

ਧਨਾਸਰੀ ਛੰਤ ਮਹਲਾ ੪ ਘਰੁ ੧

Dhanaasaree, Chhant, Fourth Mehl, First House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥

When the Dear Lord grants His Grace, one meditates on the Naam, the Name of the Lord.

ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥

Meeting the True Guru, through loving faith and devotion, one intuitively sings the Glorious Praises of the Lord.

ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥

Singing His Glorious Praises continually, night and day, one blossoms forth, when it is pleasing to the True Lord.

ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥

Egotism, self-conceit and Maya are forsaken, and he is intuitively absorbed into the Naam.

ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥

The Creator Himself acts; when He gives, then we receive.

ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥

When the Dear Lord grants His Grace, we meditate on the Naam. ||1||

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ਜੀਉ ॥

Deep within, I feel true love for the Perfect True Guru.

ਹਉ ਤਿਸੁ ਸੇਵੀ ਦਿਨੁ ਰਾਤਿ ਮੈ ਕਦੇ ਨ ਵੀਸਰੈ ਜੀਉ ॥

I serve Him day and night; I never forget Him.

ਕਦੇ ਨ ਵਿਸਾਰੀ ਅਨਦਿਨੁ ਸਮਾਰੀ ਜਾ ਨਾਮੁ ਲਈ ਤਾ ਜੀਵਾ ॥

I never forget Him; I remember Him night and day. When I chant the Naam, then I live.

ਸ੍ਰਵਣੀ ਸੁਣੀ ਤ ਇਹੁ ਮਨੁ ਤ੍ਰਿਪਤੈ ਗੁਰਮੁਖਿ ਅੰਮ੍ਰਿਤੁ ਪੀਵਾ ॥

With my ears, I hear about Him, and my mind is satisfied. As Gurmukh, I drink in the Ambrosial Nectar.

ਨਦਰਿ ਕਰੇ ਤਾ ਸਤਿਗੁਰੁ ਮੇਲੇ ਅਨਦਿਨੁ ਬਿਬੇਕ ਬੁਧਿ ਬਿਚਰੈ ॥

If He bestows His Glance of Grace, then I shall meet the True Guru; my discriminating intellect would contemplate Him, night and day.

ਅੰਦਰਿ ਸਾਚਾ ਨੇਹੁ ਪੂਰੇ ਸਤਿਗੁਰੈ ॥੨॥

Deep within, I feel true love for the Perfect True Guru. ||2||

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥

By great good fortune, one joins the Sat Sangat, the True Congregation; then, one comes to savor the subtle essence of the Lord.

ਅਨਦਿਨੁ ਰਹੈ ਲਿਵ ਲਾਇ ਤ ਸਹਜਿ ਸਮਾਵਏ ਜੀਉ ॥

Night and day, he remains lovingly focused on the Lord; he merges in celestial peace.

ਸਹਜਿ ਸਮਾਵੈ ਤਾ ਹਰਿ ਮਨਿ ਭਾਵੈ ਸਦਾ ਅਤੀਤੁ ਬੈਰਾਗੀ ॥

Merging in celestial peace, he becomes pleasing to the Lord's Mind; he remains forever unattached and untouched.

ਹਲਤਿ ਪਲਤਿ ਸੋਭਾ ਜਗ ਅੰਤਰਿ ਰਾਮ ਨਾਮਿ ਲਿਵ ਲਾਗੀ ॥

He receives honor in this world and the next, lovingly focused on the Lord's Name.

ਹਰਖ ਸੋਗ ਦੁਹਾ ਤੇ ਮੁਕਤਾ ਜੋ ਪ੍ਰਭੁ ਕਰੇ ਸੁ ਭਾਵਏ ॥

He is liberated from both pleasure and pain; he is pleased by whatever God does.

ਸਤਸੰਗਤਿ ਮਿਲੈ ਵਡਭਾਗਿ ਤਾ ਹਰਿ ਰਸੁ ਆਵਏ ਜੀਉ ॥੩॥

By great good fortune, one joins the Sat Sangat, the True Congregation, and then, one comes to savor the subtle essence of the Lord. ||3||

ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥

In the love of duality, there is pain and suffering; the Messenger of Death eyes the self-willed manmukhs.

ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥

They cry and howl, day and night, caught by the pain of Maya.

ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥

Caught by the pain of Maya, provoked by his ego, he passes his life crying out, "Mine, mine!".

ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥

He does not remember God, the Giver, and in the end, he departs regretting and repenting.

ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰੁ ਕਲਤ੍ਰੁ ਮਾਇਆ ਧੋਹਿਆ ॥

Without the Name, nothing shall go along with him; not his children, spouse or the enticements of Maya.

ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥

In the love of duality, there is pain and suffering; the Messenger of Death eyes the self-willed manmukhs. ||4||

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਇਆ ਜੀਉ ॥

Granting His Grace, the Lord has merged me with Himself; I have found the Mansion of the Lord's Presence.

ਸਦਾ ਰਹੈ ਕਰ ਜੋੜਿ ਪ੍ਰਭੁ ਮਨਿ ਭਾਇਆ ਜੀਉ ॥

I remain standing with my palms pressed together; I have become pleasing to God's Mind.

ਪ੍ਰਭੁ ਮਨਿ ਭਾਵੈ ਤਾ ਹੁਕਮਿ ਸਮਾਵੈ ਹੁਕਮੁ ਮੰਨਿ ਸੁਖੁ ਪਾਇਆ ॥

When one is pleasing to God's Mind, then he merges in the Hukam of the Lord's Command; surrendering to His Hukam, he finds peace.

ਅਨਦਿਨੁ ਜਪਤ ਰਹੈ ਦਿਨੁ ਰਾਤੀ ਸਹਜੇ ਨਾਮੁ ਧਿਆਇਆ ॥

Night and day, he chants the Lord's Name, day and night; intuitively, naturally, he meditates on the Naam, the Name of the Lord.

ਨਾਮੋ ਨਾਮੁ ਮਿਲੀ ਵਡਿਆਈ ਨਾਨਕ ਨਾਮੁ ਮਨਿ ਭਾਵਏ ॥

Through the Naam, the glorious greatness of the Naam is obtained; the Naam is pleasing to Nanak's mind.

ਕਰਿ ਕਿਰਪਾ ਲੇਹੁ ਮਿਲਾਇ ਮਹਲੁ ਹਰਿ ਪਾਵਏ ਜੀਉ ॥੫॥੧॥

Granting His Grace, the Lord has merged me with Himself; I have found the Mansion of the Lord's Presence. ||5||1||